

ਬਿਲਾਵਲੁ ਮਹਲਾ ੫ ॥ ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥ ਨੀਦ ਪਈ ਸੁਖ ਸਹਜ ਘਰੁ  
ਆਇਆ ॥੧॥ ਰਹਾਉ ॥ ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥ ਅੰਮ੍ਰਿਤੁ ਨਾਮੁ ਰਿਦ ਮਾਹਿ  
ਧਿਆਈ ॥੧॥ ਨਾਨਕ ਗੁਰ ਪੂਰੇ ਸਰਨਾਈ ॥ ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥

{ਪੰਨਾ 807}

ਪਦਅਰਥ:- ਪ੍ਰਭਿ—ਪ੍ਰਭੂ ਨੇ। ਨੀਦ—(ਭਾਵ,) ਸ਼ਾਂਤੀ। ਸਹਜ ਘਰੁ—ਆਤਮਕ ਅਡੋਲਤਾ ਦਾ ਟਿਕਾਣਾ।  
ਰਹਾਉ।

ਰਜਿ—ਰੱਜ ਕੇ। ਭਾਈ—ਹੇ ਭਾਈ! ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ। ਰਿਦੁ—ਹਿਰਦਾ। ਧਿਆਈ—  
ਧਿਆਇ।

ਜਿਨਿ—ਜਿਸ (ਗੁਰੂ) ਨੇ। ਪੈਜ—ਲਾਜ, ਇੱਜ਼ਤ।

ਅਰਥ:- (ਹੇ ਭਾਈ! ਗੁਰੂ ਦੀ ਰਾਹੀਂ ਆਪਣੇ ਨਾਮ ਦੀ ਦਾਤਿ ਦੇ ਕੇ ਜਿਸ ਮਨੁੱਖ ਦਾ ਰੋਗ) ਪ੍ਰਭੂ ਨੇ ਆਪ ਦੂਰ ਕੀਤਾ  
ਹੈ, ਉਸੇ ਦਾ ਹੀ ਰੋਗ ਦੂਰ ਹੋਇਆ ਹੈ। (ਨਾਮ ਦੀ ਬਰਕਤ ਨਾਲ ਉਸ ਮਨੁੱਖ ਨੂੰ) ਆਤਮਕ ਸ਼ਾਂਤੀ ਮਿਲ ਜਾਂਦੀ ਹੈ,  
ਉਸ ਨੂੰ ਸੁਖ ਅਤੇ ਆਤਮਕ ਅਡੋਲਤਾ ਵਾਲੀ ਅਵਸਥਾ ਮਿਲ ਜਾਂਦੀ ਹੈ।

ਹੇ ਮੇਰੇ ਵੀਰ! (ਪਰਮਾਤਮਾ ਦਾ ਨਾਮ ਜਿੰਦ ਦੀ ਖੁਰਾਕ ਹੈ, ਇਹ) ਖੁਰਾਕ ਰੱਜ ਰੱਜ ਕੇ ਖਾਇਆ ਕਰ, ਆਤਮਕ  
ਜੀਵਨ ਦੇਣ ਵਾਲਾ ਹਰਿ-ਨਾਮ ਆਪਣੇ ਹਿਰਦੇ ਵਿਚ ਧਿਆਇਆ ਕਰ।

ਹੇ ਨਾਨਕ! (ਆਖ—ਹੇ ਭਾਈ!) ਪੂਰੇ ਗੁਰੂ ਦੀ ਸਰਨ ਪਿਆ ਰਹੁ (ਗੁਰੂ ਸਰਨ-ਪਏ ਦੀ ਸਹੈਤਾ ਕਰਨ ਵਾਲਾ ਹੈ),  
ਤੇ ਉਸ ਗੁਰੂ ਨੇ (ਸਦਾ) ਆਪਣੇ ਇਸ ਨਾਮ ਦੀ ਲਾਜ ਪਾਲੀ ਹੈ।